



# Punjab Government Gazette

Published by Authority

No. 37]

CHANDIGARH, FRIDAY, SEPTEMBER 15, 2023 (BHADRA 24, 1945 SAKA)

## PART I

### Punjab Government Notifications and Orders

#### ਪੰਜਾਬ ਸਰਕਾਰ

ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ,  
(ਪਸ਼ੂ ਪਾਲਣ-1 ਸ਼ਾਖਾ)

#### ਨੋਟੀਫਿਕੇਸ਼ਨ

ਮਿਤੀ 8 ਅਗਸਤ, 2022

**ਨੰ: 09/09/2021-ਪ.ਪ.1(5)/3710.-** ਡਾ. ਗੁਰਕੀਰਤ ਸਿੰਘ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਜਰਗ (ਲੁਧਿਆਣਾ) ਨੂੰ ਮਿਤੀ 24.12.2019 ਤੋਂ ਬਿਨਾਂ ਸਮਰੱਥ ਅਧਿਕਾਰੀ ਤੋਂ ਛੁੱਟੀ ਮੰਨਜ਼ੂਰ ਕਰਵਾਏ ਆਪਣੀ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦੇ ਦੋਸ਼ਾਂ ਤਹਿਤ ਯਾਦ ਪੱਤਰ ਨੰ: 9/09/2021-ਪ.ਪ.1(5)/2357, ਮਿਤੀ 08-06-2021 ਰਾਹੀਂ ਪੰਜਾਬ ਸਿਵਲ ਸੇਵਾਵਾਂ (ਸਜਾ ਤੇ ਅਪੀਲ) ਨਿਯਮਾਂਵਲੀ 1970 ਦੇ ਨਿਯਮ 8 ਤਹਿਤ ਦੋਸ਼ ਸੂਚੀ ਜਾਰੀ ਕਰਕੇ ਉਤਰ 21 ਦਿਨਾਂ ਦੇ ਅੰਦਰ-ਅੰਦਰ ਸਮਰੱਥ ਅਧਿਕਾਰੀ ਨੂੰ ਲਿਖਤੀ ਰੂਪ ਵਿੱਚ ਭੇਜਣ ਲਈ ਲਿਖਿਆ ਗਿਆ ਸੀ। ਪ੍ਰੰਤੂ ਅਧਿਕਾਰੀ ਵਲੋਂ ਦੋਸ਼ ਸੂਚੀ ਦੇ ਸਬੰਧ ਵਿੱਚ ਕੋਈ ਜਵਾਬ ਨਹੀਂ ਦਿੱਤਾ ਗਿਆ ਸੀ। ਉਪਰੰਤ ਸਮੁੱਚੀ ਪ੍ਰਕਿਰਿਆ ਅਤੇ ਸਥਾਪਿਤ ਵਿੱਧੀ ਅਪਣਾਉਂਦੇ ਹੋਏ ਇਸ ਮਾਮਲੇ ਦੀ ਸਚਾਈ ਜਾਨਣ ਲਈ ਪਿ:ਅੰ:ਨੰ: 9/09/2021-ਪ.ਪ.1(5)/5387, ਮਿਤੀ 26-08-2021 ਰਾਹੀਂ ਸ਼੍ਰੀ ਜਗਜੀਤ ਪੁਰੀ, ਆਈ.ਏ.ਐਸ. (ਰਿਟਾਇਰਡ) ਨੂੰ ਰੈਗੂਲਰ ਪੜਤਾਲ ਕਰਨ ਲਈ ਪੜਤਾਲੀਆ ਅਫਸਰ ਨਿਯੁਕਤ ਕੀਤਾ ਗਿਆ ਸੀ। ਇਸ ਸਬੰਧ ਵਿੱਚ ਪੜਤਾਲੀਆ ਅਫਸਰ ਵਲੋਂ ਅਧਿਕਾਰੀ ਨੂੰ ਪੜਤਾਲ ਰਿਪੋਰਟ ਵਿੱਚ ਪੇਸ਼ ਹੋ ਕੇ ਆਪਣਾ ਪੱਖ ਰੱਖਣ ਬਾਰੇ ਅਖਬਾਰ ਵਿੱਚ ਪਬਲਿਕ ਨੋਟਿਸ ਵੀ ਪ੍ਰਕਾਸ਼ਤ ਕੀਤਾ ਗਿਆ ਸੀ। ਪ੍ਰੰਤੂ ਇਹ ਅਧਿਕਾਰੀ ਪੜਤਾਲ ਵਿੱਚ ਹਾਜ਼ਰ ਨਹੀਂ ਹੋਇਆ ਸੀ।

2. ਪੜਤਾਲੀਆ ਅਫਸਰ ਵਲੋਂ ਪੜਤਾਲ ਰਿਪੋਰਟ ਮਿਤੀ 16.11.2021 ਵਿੱਚ ਅਧਿਕਾਰੀ ਵਿਰੁੱਧ ਦੋਸ਼ ਸਿੱਧ ਕੀਤੇ ਸਨ। ਇਸ ਵਿਭਾਗ ਵਲੋਂ ਰਜਿਸਟਰਡ ਮੀਮੋ ਨੰਬਰ 9/09/2021-ਪ.ਪ.1(5)/6778, ਮਿਤੀ 29.11.2021 ਰਾਹੀਂ ਅਧਿਕਾਰੀ ਨੂੰ ਪੜਤਾਲ ਰਿਪੋਰਟ ਮਿਤੀ 16.11.2021 ਦੀ ਕਾਪੀ ਭੇਜਕੇ 21 ਦਿਨਾਂ ਦੇ ਅੰਦਰ-ਅੰਦਰ ਲਿਖਤੀ ਰੂਪ ਵਿੱਚ ਆਪਣਾ ਪੱਖ ਪੇਸ਼ ਕਰਨ ਲਈ ਲਿਖਿਆ ਗਿਆ ਸੀ, ਪ੍ਰੰਤੂ ਇਹ ਪੱਤਰ ਡਾਕ ਵਿਭਾਗ ਵਲੋਂ “ਪ੍ਰਾਪਤ ਕਰਤਾ ਦੱਸੇ ਬਿਨਾਂ ਵਿਦੇਸ਼ ਚਲਾ ਗਿਆ” ਦੇ ਕਥਨਾ ਨਾਲ ਮੂਲ ਰੂਪ ਵਿੱਚ ਵਾਪਿਸ ਪ੍ਰਾਪਤ ਹੋ ਗਿਆ ਸੀ। ਅਧਿਕਾਰੀ ਵਲੋਂ ਪੜਤਾਲ ਰਿਪੋਰਟ ਬਾਰੇ ਕੋਈ ਟਿਪਣੀ ਨਹੀਂ ਦਿੱਤੀ ਗਈ ਸੀ ਅਤੇ ਨਾ ਹੀ ਵਿਭਾਗ ਨਾਲ ਤਾਲਮੇਲ ਨਹੀਂ ਕੀਤਾ ਗਿਆ ਸੀ। ਜਿਸ ਤੋਂ ਸਪਸ਼ਟ ਹੁੰਦਾ ਹੈ ਕਿ ਉਹ ਸਰਕਾਰ ਦੇ ਕਿਸੇ ਵੀ ਪੱਤਰ ਦਾ ਉਤਰ ਨਹੀਂ ਦੇਣਾ ਚਾਹੁੰਦਾ ਅਤੇ ਨਾ ਹੀ ਅੱਗੇ ਸਰਕਾਰੀ ਸੇਵਾ ਕਰਨਾ ਚਾਹੁੰਦਾ ਹੈ। ਇਸ ਲਈ ਸਮਰੱਥ ਅਥਾਰਿਟੀ ਵਲੋਂ ਡਾ. ਗੁਰਕੀਰਤ ਸਿੰਘ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਜਰਗ (ਲੁਧਿਆਣਾ) ਹੁਣ (ਗੈਰ-ਹਾਜ਼ਰ) ਨੂੰ ਸਰਕਾਰੀ ਸੇਵਾ ਤੋਂ ਡਿਸਮਿਸ ਕਰਨ ਸਬੰਧੀ ਅਸੂਲੀ ਤੌਰ ਤੇ ਫੈਸਲਾ ਗਿਆ ਸੀ।

3. ਅਧਿਕਾਰੀ ਨੂੰ ਡਿਸਮਿਸ ਕਰਨ ਸਬੰਧੀ ਲਏ ਗਏ ਅਸੂਲੀ ਫੈਸਲੇ ਦੀ ਸਹਿਮਤੀ ਪ੍ਰਾਪਤ ਕਰਨ ਬਾਰੇ ਸਰਕਾਰ ਵੱਲੋਂ ਪੱਤਰ ਨੰ: 9/09/2021-ਪ.ਪ.1(5)/2151, ਮਿਤੀ 24.5.2022 ਰਾਹੀਂ ਮਾਮਲਾ ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਨਾਲ ਟੇ ਕਅੱਪ ਕੀਤਾ ਗਿਆ ਸੀ। ਸਕੱਤਰ, ਪੰਜਾਬ ਲੋਕ ਸੇਵਾ ਕਮਿਸ਼ਨ, ਪਟਿਆਲਾ ਵੱਲੋਂ ਪੱਤਰ ਨੰ: ਡਿਸ 183/2022/ਅ-7/2027, ਮਿਤੀ 08-07-2022 ਰਾਹੀਂ ਡਾ. ਗੁਰਕੀਰਤ ਸਿੰਘ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ, ਜਰਗ (ਲੁਧਿਆਣਾ) ਹੁਣ (ਗੈਰ-ਹਾਜ਼ਰ) ਨੂੰ ਸਰਕਾਰੀ ਸੇਵਾ ਤੋਂ ਡਿਸਮਿਸ ਕਰਨ ਸਬੰਧੀ ਪ੍ਰਵਾਨਗੀ ਦਿੱਤੀ ਗਈ ਹੈ।
4. ਇਸ ਲਈ ਉਪਰੋਕਤ ਦਰਸਾਈ ਸਥਿਤੀ ਅਨੁਸਾਰ ਡਾ. ਗੁਰਕੀਰਤ ਸਿੰਘ, ਵੈਟਰਨਰੀ ਅਫਸਰ, ਸਿਵਲ ਪਸ਼ੂ ਹਸਪਤਾਲ ਜਰਗ (ਲੁਧਿਆਣਾ) ਹੁਣ (ਗੈਰ-ਹਾਜ਼ਰ) ਨੂੰ ਯਾਦ ਪੱਤਰ ਨੰ: 9/09/2021-ਪ.ਪ.1(5)/2357, ਮਿਤੀ 08.06.2021 ਰਾਹੀਂ ਜਾਰੀ ਹੋਈ ਚਾਰਜਸ਼ੀਟ ਦਾ ਫੈਸਲਾ ਕਰਦੇ ਹੋਏ ਇਸ ਅਧਿਕਾਰੀ ਨੂੰ ਗੈਰ-ਹਾਜ਼ਰ ਰਹਿਣ ਦੀ ਮਿਤੀ 24.12.2019 ਤੋਂ ਸਰਕਾਰੀ ਸੇਵਾ ਤੋਂ ਡਿਸਮਿਸ ਕਰਨ ਦੀ ਸਜ਼ਾ ਦਿੱਤੀ ਜਾਂਦੀ ਹੈ।

### ਵਿਕਾਸ ਪ੍ਰਤਾਪ

ਚੰਡੀਗੜ੍ਹ  
ਮਿਤੀ 4 ਅਗਸਤ, 2022

ਪ੍ਰਮੁੱਖ ਸਕੱਤਰ, ਪੰਜਾਬ ਸਰਕਾਰ  
ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੋਅਰੀ ਵਿਕਾਸ ਵਿਭਾਗ।